

ਰਾਗੁ ਆਸਾ ਮਹਲਾ ੫ ਘਰੁ ੧੨

Raag Aasaa, Fifth Mehl, Twelfth House:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥

Renounce all your cleverness and remember the Supreme, Formless Lord God.

ਏਕ ਸਾਚੇ ਨਾਮ ਬਾਝਹੁ ਸਗਲ ਦੀਸੈ ਛਾਰੁ ॥੧॥

Without the One True Name, everything appears as dust. ||1||

ਸੋ ਪ੍ਰਭੁ ਜਾਣੀਐ ਸਦ ਸੰਗਿ ॥

Know that God is always with you.

ਗੁਰ ਪ੍ਰਸਾਦੀ ਬੁਝੀਐ ਏਕ ਹਰਿ ਕੈ ਰੰਗਿ ॥੧॥ ਰਹਾਉ ॥

By Guru's Grace, one understands, and is imbued with the Love of the One Lord. ||1||Pause||

ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ ॥

Seek the Shelter of the One All-powerful Lord; there is no other place of rest.

ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥੨॥

The vast and terrifying world-ocean is crossed over, singing continually the Glorious Praises of the Lord. ||2||

ਜਨਮ ਮਰਣੁ ਨਿਵਾਰੀਐ ਦੁਖੁ ਨ ਜਮ ਪੁਰਿ ਹੋਇ ॥

Birth and death are overcome, and one does not have to suffer in the City of Death.

ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥੩॥

He alone obtains the treasure of the Naam, the Name of the Lord, unto whom God shows His Mercy. ||3||

ਏਕ ਟੇਕ ਅਧਾਰੁ ਏਕੋ ਏਕ ਕਾ ਮਨਿ ਜੋਰੁ ॥

The One Lord is my Anchor and Support; the One Lord alone is the power of my mind.

ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥੪॥੧॥੧੩੬॥

O Nanak, joining the Saadh Sangat, the Company of the Holy, meditate on Him; without the Lord, there is no other at all. ||4||1||136||